

ਆਸਾ ਮਹਲਾ ੫ ॥

Aasaa, Fifth Mehl:

ਨਾ ਓਹੁ ਮਰਤਾ ਨਾ ਹਮ ਡਰਿਆ ॥

He does not die, so I do not fear.

ਨਾ ਓਹੁ ਬਿਨਸੈ ਨਾ ਹਮ ਕੜਿਆ ॥

He does not perish, so I do not grieve.

ਨਾ ਓਹੁ ਨਿਰਧਨੁ ਨਾ ਹਮ ਭੁਖੇ ॥

He is not poor, so I do not hunger.

ਨਾ ਓਸੁ ਦੁਖੁ ਨ ਹਮ ਕਉ ਦੁਖੇ ॥੧॥

He is not in pain, so I do not suffer. ||1||

ਅਵਰੁ ਨ ਕੋਊ ਮਾਰਨਵਾਰਾ ॥

There is no other Destroyer than Him.

ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥

He is my very life, the Giver of life. ||1||Pause||

ਨਾ ਉਸੁ ਬੰਧਨ ਨਾ ਹਮ ਬਾਧੇ ॥

He is not bound, so I am not in bondage.

ਨਾ ਉਸੁ ਧੰਧਾ ਨਾ ਹਮ ਧਾਧੇ ॥

He has no occupation, so I have no entanglements.

ਨਾ ਉਸੁ ਮੈਲੁ ਨ ਹਮ ਕਉ ਮੈਲਾ ॥

He has no impurities, so I have no impurities.

ਓਸੁ ਅਨੰਦੁ ਤ ਹਮ ਸਦ ਕੇਲਾ ॥੨॥

He is in ecstasy, so I am always happy. ||2||

ਨਾ ਉਸੁ ਸੋਚੁ ਨ ਹਮ ਕਉ ਸੋਚਾ ॥

He has no anxiety, so I have no cares.

ਨਾ ਉਸੁ ਲੇਪੁ ਨ ਹਮ ਕਉ ਪੋਚਾ ॥

He has no stain, so I have no pollution.

ਨਾ ਉਸ ਭੁਖ ਨ ਹਮ ਕਉ ਤ੍ਰਿਸਨਾ ॥  
He has no hunger, so I have no thirst.

ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥  
Since He is immaculately pure, I correspond to Him. ||3||

ਹਮ ਕਿਛੁ ਨਾਹੀ ਏਕੈ ਓਹੀ ॥  
I am nothing; He is the One and only.

ਆਗੈ ਪਾਛੈ ਏਕੋ ਸੋਈ ॥  
Before and after, He alone exists.

ਨਾਨਕ ਗੁਰਿ ਖੋਏ ਕ੍ਰਮ ਭੰਗਾ ॥  
O Nanak, the Guru has taken away my doubts and mistakes;

ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥  
He and I, joining together, are of the same color. ||4||32||83||